

ਰਾਮਕਲੀ ਮਹਲਾ ੪ ॥ ਹਰਿ ਕੇ ਸਖਾ ਸਾਧ ਜਨ ਨੀਕੇ ਤਿਨ ਉਪਰਿ ਹਾਥੁ ਵਤਾਵੈ ॥ ਗੁਰਮੁਖਿ ਸਾਧ  
ਸੇਈ ਪ੍ਰਭ ਭਾਏ ਕਰਿ ਕਿਰਪਾ ਆਪਿ ਮਿਲਾਵੈ ॥ ੧॥ ਰਾਮ ਮੋ ਕਉ ਹਰਿ ਜਨ ਮੇਲਿ ਮਨਿ ਭਾਵੈ ॥  
ਅਮਿਉ ਅਮਿਉ ਹਰਿ ਰਸੁ ਹੈ ਮੀਠਾ ਮਿਲਿ ਸੰਤ ਜਨਾ ਮੁਖਿ ਪਾਵੈ ॥ ੧॥ ਰਹਾਉ ॥ ਹਰਿ ਕੇ ਲੋਗ  
ਰਾਮ ਜਨ ਉਤਮ ਮਿਲਿ ਉਤਮ ਪਦਵੀ ਪਾਵੈ ॥ ਹਮ ਹੋਵਤ ਚੇਰੀ ਦਾਸ ਦਾਸਨ ਕੀ ਮੇਰਾ ਠਾਕੁਰੁ  
ਖੁਸੀ ਕਰਾਵੈ ॥੨॥ ਸੇਵਕ ਜਨ ਸੇਵਹਿ ਸੇ ਵਡਭਾਗੀ ਰਿਦ ਮਨਿ ਤਨਿ ਪ੍ਰੀਤਿ ਲਗਾਵੈ ॥ ਬਿਨੁ ਪ੍ਰੀਤੀ  
ਕਰਹਿ ਬਹੁ ਬਾਤਾ ਕੂੜੁ ਬੋਲਿ ਕੂੜੇ ਫਲੁ ਪਾਵੈ ॥ ੩॥ ਮੋ ਕਉ ਧਾਰਿ ਕ੍ਰਿਪਾ ਜਗਜੀਵਨ ਦਾਤੇ ਹਰਿ  
ਸੰਤ ਪਗੀ ਲੇ ਪਾਵੈ ॥ ਹਉ ਕਾਟਉ ਕਾਟਿ ਬਾਢਿ ਸਿਰੁ ਰਾਖਉ ਜਿਤੁ ਨਾਨਕ ਸੰਤੁ ਚੜਿ ਆਵੈ

॥੪॥ {ਪੰਨਾ 881}

ਪਦਅਰਥ:- ਸਖਾ—ਮਿੱਤਰ। ਨੀਕੇ—ਚੰਗੇ। ਵਤਾਵੈ—ਫੇਰਦਾ ਹੈ। ਸੇਈ—ਉਹੀ। ਪ੍ਰਭ ਭਾਏ—(ਜੇਹੜੇ) ਪ੍ਰਭ ਨੂੰ  
ਪਿਆਰੇ ਲੱਗਦੇ ਹਨ।1।

ਰਾਮ—ਹੇ ਰਾਮ! ਮੋ ਕਉ—ਮੈਨੂੰ। ਮੇਲਿ—ਮਿਲਾ। ਮਨਿ ਭਾਵੈ—(ਮੇਰੇ) ਮਨ ਵਿਚ (ਇਹੀ) ਚੰਗਾ ਲੱਗਦਾ ਹੈ।  
ਅਮਿਉ—ਅੰਮ੍ਰਿਤ, ਆਤਮਕ ਜੀਵਨ ਦੇਣ ਵਾਲਾ ਨਾਮ-ਜਲ। ਮੁਖਿ ਪਾਵੈ—(ਤੇਰਾ ਇਹ ਦਾਸ) ਮੂੰਹ ਵਿਚ  
ਪਾਏ।1। ਰਹਾਉ।

ਮਿਲਿ—ਮਿਲ ਕੇ। ਪਦਵੀ—ਆਤਮਕ ਦਰਜਾ। ਚੇਰੀ—ਦਾਸੀ। ਖੁਸੀ ਕਰਾਵੈ—ਮੇਹਰ ਕਰਦਾ ਹੈ।2।

ਸੇਵਹਿ—ਸੇਵਾ-ਭਗਤੀ ਕਰਦੇ ਹਨ। ਸੇ—ਉਹ {ਬਹੁ-ਵਚਨ}। ਰਿਦ—ਹਿਰਦੇ ਵਿਚ। ਮਨਿ—ਮਨ ਵਿਚ।  
ਤਨਿ—ਤਨ ਵਿਚ। ਕੂੜੇ ਫਲੁ—ਕੂੜ ਹੀ ਫਲ (ਵਜੋਂ)।3।

ਜਗ ਜੀਵਨ—ਹੇ ਜਗਤ ਦੇ ਜੀਵਨ! ਦਾਤੇ—ਹੇ ਦਾਤਾਰ! ਸੰਤ ਪਗੀ—ਸੰਤਾਂ ਦੇ ਚਰਨਾਂ ਵਿਚ। ਹਉ—ਮੈਂ।  
ਕਾਟਉ—ਕਾਟਉ, ਮੈਂ ਕੱਟ ਦਿਆਂ। ਕਾਟਿ ਬਾਢਿ—ਕੱਟ ਵੱਢ ਕੇ। ਰਾਖਉ—ਮੈਂ ਰੱਖ ਦਿਆਂ। ਜਿਤੁ ਚੜਿ—ਜਿਸ  
ਉੱਤੇ ਚੜ੍ਹ ਕੇ।4।

ਅਰਥ:- ਹੇ ਮੇਰੇ ਰਾਮ! ਮੈਨੂੰ ਆਪਣੇ ਸੰਤ ਜਨ ਮਿਲਾ, (ਮੇਰੇ) ਮਨ ਵਿਚ ਇਹੀ ਤਾਂਘ ਹੈ। ਹੇ ਰਾਮ! ਤੇਰਾ ਨਾਮ-ਰਸ  
ਆਤਮਕ ਜੀਵਨ ਦੇਣ ਵਾਲਾ ਮਿੱਠਾ ਜਲ ਹੈ। (ਤੇਰਾ ਇਹ ਦਾਸ ਤੇਰੇ) ਸੰਤ ਜਨਾਂ ਨੂੰ ਮਿਲ ਕੇ (ਇਹੀ ਅੰਮ੍ਰਿਤ) ਮੂੰਹ  
ਵਿਚ ਪਾਣਾ ਚਾਹੁੰਦਾ ਹੈ।1। ਰਹਾਉ।

ਹੇ ਭਾਈ! ਪ੍ਰਭ ਦੇ ਚਰਨਾਂ ਵਿਚ ਸਦਾ ਰਹਿਣ ਵਾਲੇ ਸਾਧੂ ਜਨ ਸੋਹਣੇ ਜੀਵਨ ਵਾਲੇ ਹੁੰਦੇ ਹਨ, ਪ੍ਰਭ ਆਪ ਉਹਨਾਂ  
ਉਤੇ ਕਿਰਪਾ ਦਾ ਹੱਥ ਰੱਖਦਾ ਹੈ। ਗੁਰੂ ਦੀ ਸਰਨ ਰਹਿਣ ਵਾਲੇ ਉਹੀ ਸਾਧੂ-ਜਨ ਪ੍ਰਭ ਨੂੰ ਪਿਆਰੇ ਲੱਗਦੇ ਹਨ।  
ਪ੍ਰਭ ਆਪਣੀ ਮੇਹਰ ਕਰ ਕੇ ਆਪ (ਉਹਨਾਂ ਨੂੰ ਆਪਣੇ ਚਰਨਾਂ ਵਿਚ) ਜੋੜੀ ਰੱਖਦਾ ਹੈ।1।

ਹੇ ਭਾਈ! ਪਰਮਾਤਮਾ ਨਾਲ ਪਿਆਰ ਕਰਨ ਵਾਲੇ ਸੰਤ ਜਨ ਉੱਚੇ ਜੀਵਨ ਵਾਲੇ ਹੁੰਦੇ ਹਨ, ਉਹਨਾਂ ਨੂੰ ਮਿਲ ਕੇ  
ਮਨੁੱਖ ਉੱਚਾ ਆਤਮਕ ਦਰਜਾ ਪ੍ਰਾਪਤ ਕਰ ਲੈਂਦਾ ਹੈ। ਹੇ ਭਾਈ! ਜਿਨ੍ਹਾਂ ਮਨੁੱਖਾਂ ਉਤੇ ਮੇਰਾ ਮਾਲਕ-ਪ੍ਰਭ ਮੇਹਰ ਦੀ  
ਨਿਗਾਹ ਕਰਦਾ ਹੈ, ਮੈਂ ਉਹਨਾਂ ਦੇ ਦਾਸਾਂ ਦਾ ਦਾਸ ਹਾਂ।2।

ਹੇ ਭਾਈ! ਜੇਹੜੇ ਸੇਵਕ ਪ੍ਰਭ ਦੀ ਸੇਵਾ-ਭਗਤੀ ਕਰਦੇ ਹਨ ਉਹ ਵੱਡੇ ਭਾਗਾਂ ਵਾਲੇ ਹਨ! ਪ੍ਰਭ ਉਹਨਾਂ ਦੇ ਹਿਰਦੇ  
ਵਿਚ ਉਹਨਾਂ ਦੇ ਮਨ ਵਿਚ ਉਹਨਾਂ ਦੇ ਤਨ ਵਿਚ ਆਪਣੇ ਚਰਨਾਂ ਦੀ ਪ੍ਰੀਤ ਪੈਦਾ ਕਰਦਾ ਹੈ। ਪਰ ਕਈ ਮਨੁੱਖ  
ਇਸ ਪ੍ਰੀਤ (ਦੀ ਦਾਤਿ) ਤੋਂ ਬਿਨਾ ਹੀ ਬਹੁਤ ਗੱਲਾਂ ਕਰਦੇ ਹਨ। (ਕਿ ਸਾਡੇ ਹਿਰਦੇ ਵਿਚ ਪ੍ਰਭ ਦੀ ਪ੍ਰੀਤ ਵੱਸ ਰਹੀ  
ਹੈ) ਅਜੇਹਾ ਮਨੁੱਖ ਝੂਠ ਬੋਲ ਕੇ ਝੂਠ ਹੀ (ਉਸ ਦਾ) ਫਲ ਪ੍ਰਾਪਤ ਕਰਦਾ ਹੈ (ਉਸ ਦੇ ਹਿਰਦੇ ਵਿਚ ਪ੍ਰੀਤ ਦੇ ਥਾਂ

ਝੂਠ ਹੀ ਸਦਾ ਵੱਸਿਆ ਰਹਿੰਦਾ ਹੈ।3।

ਹੇ ਜਗਤ ਨੂੰ ਜ਼ਿੰਦਗੀ ਦੇਣ ਵਾਲੇ ਹਰੀ! ਮੇਰੇ ਉਤੇ ਮੇਹਰ ਕਰ, (ਤਾ ਕਿ ਕੋਈ ਗੁਰਮੁਖ ਮਨੁੱਖ ਮੈਨੂੰ ਤੇਰੇ) ਸੰਤ ਜਨਾਂ ਦੀ ਚਰਨੀਂ ਲਾ ਦੇਵੇ। ਹੇ ਨਾਨਕ! (ਆਖ—ਹੇ ਪ੍ਰਭੂ!) ਮੈਂ ਆਪਣਾ ਸਿਰ ਕੱਟ ਦਿਆਂ, ਕੱਟ ਵੱਢ ਕੇ ਰੱਖ ਦਿਆਂ, ਜਿਸ ਉਤੇ ਚੜ੍ਹ ਕੇ ਕੋਈ ਸੰਤ ਜਨ ਮੈਨੂੰ ਆ ਮਿਲੇ (ਭਾਵ, ਮੈਂ ਸਦਕੇ ਕੁਰਬਾਨ ਜਾਂਵਾਂ ਉਸ ਰਸਤੇ ਤੋਂ ਜਿਸ ਰਸਤੇ ਕੋਈ ਸੰਤ ਆ ਕੇ ਮੈਨੂੰ ਮਿਲੇ।4।3।